

ਮਲਾਰ ਮਹਲਾ ੧ ਅਸਟਪਦੀਆ ਘਰੁ ੨

Malaar, First Mehl, Ashtapadees, Second House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਅਖਲੀ ਉਂਡੀ ਜਲੁ ਭਰ ਨਾਲਿ ॥

The earth bends under the weight of the water,

ਡੂਗਰੁ ਉਚਉ ਗੜੁ ਪਾਤਾਲਿ ॥

the lofty mountains and the caverns of the underworld.

ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥

Contemplating the Word of the Guru's Shabad, the oceans become calm.

ਮਾਰਗੁ ਮੁਕਤਾ ਹਉਮੈ ਮਾਰਿ ॥੧॥

The path of liberation is found by subduing the ego. ||1||

ਮੈ ਅੰਧੁਲੇ ਨਾਵੈ ਕੀ ਜੋਤਿ ॥

I am blind; I seek the Light of the Name.

ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥

I take the Support of the Naam, the Name of the Lord. I walk on the path of mystery of the Guru's Fear. ||1||Pause||

ਸਤਿਗੁਰ ਸਬਦੀ ਪਾਧਰੁ ਜਾਣਿ ॥

Through the Shabad, the Word of the True Guru, the Path is known.

ਗੁਰ ਕੈ ਤਕੀਐ ਸਾਚੈ ਤਾਣਿ ॥

With the Guru's Support, one is blessed with the strength of the True Lord.

ਨਾਮੁ ਸਮਾਲਸਿ ਰੂੜੀ ਬਾਣਿ ॥

Dwell on the Naam, and realize the Beauteous Word of His Bani.

ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

If it is Your Will, Lord, You lead me to find Your Door. ||2||

ਉਡਾਂ ਬੈਸਾ ਏਕ ਲਿਵ ਤਾਰ ॥

Flying high or sitting down, I am lovingly focused on the One Lord.

ਗੁਰ ਕੈ ਸਬਦਿ ਨਾਮ ਆਧਾਰ ॥

Through the Word of the Guru's Shabad, I take the Naam as my Support.

ਨਾ ਜਲੁ ਡੂੰਗਰੁ ਨ ਉਚੀ ਧਾਰ ॥

There is no ocean of water, no mountain ranges rising up.

ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥

I dwell within the home of my own inner being, where there is no path and no one travelling on it. ||3||

ਜਿਤੁ ਘਰਿ ਵਸਹਿ ਤੁਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥

You alone know the way to that House in which You dwell. No one else knows the Mansion of Your Presence.

ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥

Without the True Guru, there is no understanding. The whole world is buried under its nightmare.

ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥

The mortal tries all sorts of things, and weeps and wails, but without the Guru, he does not know the Naam, the Name of the Lord.

ਪਲ ਪੰਕਜ ਮਹਿ ਨਾਮੁ ਛੁਡਾਏ ਜੇ ਗੁਰ ਸਬਦੁ ਸਿਵਾਪੈ ॥੪॥

In the twinkling of an eye, the Naam saves him, if he realizes the Word of the Guru's Shabad. ||4||

ਇਕਿ ਮੂਰਖ ਅੰਧੇ ਮੁਗਧ ਗਵਾਰ ॥

Some are foolish, blind, stupid and ignorant.

ਇਕਿ ਸਤਿਗੁਰ ਕੈ ਭੈ ਨਾਮ ਆਧਾਰ ॥

Some, through fear of the True Guru, take the Support of the Naam.

ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥

The True Word of His Bani is sweet, the source of ambrosial nectar.

ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

Whoever drinks it in, finds the Door of Salvation. ||5||

ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥

One who, through the love and fear of God, enshrines the Naam within his heart, acts according to the Guru's Instructions and knows the True Bani.

ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥

When the clouds release their rain, the earth becomes beautiful; God's Light permeates each and every heart.

ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥

The evil-minded ones plant their seed in the barren soil; such is the sign of those who have no Guru.

ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

Without the True Guru, there is utter darkness; they drown there, even without water. ||6||

ਜੇ ਕਿਛੁ ਕੀਨੋ ਸੁ ਪ੍ਰਭੂ ਰਜਾਇ ॥

Whatever God does, is by His Own Will.

ਜੇ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥

That which is pre-ordained cannot be erased.

ਹੁਕਮੇ ਬਾਧਾ ਕਾਰ ਕਮਾਇ ॥

Bound to the Hukam of the Lord's Command, the mortal does his deeds.

ਏਕ ਸਬਦਿ ਰਾਚੈ ਸਚਿ ਸਮਾਇ ॥੭॥

Permeated by the One Word of the Shabad, the mortal is immersed in Truth. ||7||

ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥

Your Command, O God, rules in the four directions; Your Name pervades the four corners of the nether regions as well.

ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥

The True Word of the Shabad is pervading amongst all. By His Grace, the Eternal One unites us with Himself.

ਜਾਂਮਣੁ ਮਰਣਾ ਦੀਸੈ ਸਿਰਿ ਉਭੋ ਖੁਧਿਆ ਨਿਦ੍ਰਾ ਕਾਲੰ ॥

Birth and death hang over the heads of all beings, along with hunger, sleep and dying.

ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

The Naam is pleasing to Nanak's mind; O True Lord, Source of bliss, please
bless me with Your Grace. ||8||1||4||